



### ਕੋਵਿਡ-19 ਮਹਾਂਮਾਰੀ ਦੇ ਦੌਰਾਨ ਬ੍ਰੈਮਪਟਨ ਵਿੱਚ ਈਸਟਰ ਵੀਕੈਂਡ 2021

ਬ੍ਰੈਮਪਟਨ, ਓਨਟੈਰੀਓ (25 ਮਾਰਚ, 2021) – ਇਸ ਸਾਲ, ਗੁੱਡ ਫ੍ਰਾਈਡੇ (Good Friday), ਸ਼ੁੱਕਰਵਾਰ, 2 ਅਪ੍ਰੈਲ ਨੂੰ ਅਤੇ ਈਸਟਰ ਮੰਡੇ (Easter Monday), ਸੋਮਵਾਰ, 5 ਅਪ੍ਰੈਲ ਨੂੰ ਹੈ।

ਫਾਇਰ ਐਂਡ ਐਮਰਜੈਂਸੀ ਸਰਵਿਸਿਜ (Fire and Emergency Services), ਟ੍ਰੈਫਿਕ ਸਰਵਿਸਿਜ (Traffic Services), ਬਾਇ-ਲਾਅ ਐਨਫੋਰਸਮੈਂਟ (By-Law Enforcement), ਰੋਡ ਓਪਰੇਸ਼ਨਸ (Road Operations), ਅਤੇ ਸਿਕਿਓਰਿਟੀ ਸਰਵਿਸਿਜ (Security Services) ਸਮੇਤ, ਸਾਰੀਆਂ ਮਹੱਤਵਪੂਰਣ ਸੇਵਾਵਾਂ, ਸਾਡੀ ਕਮਿਊਨਿਟੀ ਦੀ ਮਦਦ ਲਈ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ।

ਕਿਸੇ ਵੀ ਸਵਾਲਾਂ ਲਈ ਨਿਵਾਸੀ, 311 ਤੇ ਜਾਂ 905.874.2000 (ਬ੍ਰੈਮਪਟਨ ਦੇ ਬਾਹਰੋਂ) ਤੇ ਫੋਨ ਕਰ ਸਕਦੇ ਹਨ, ਬ੍ਰੈਮਪਟਨ 311 (Brampton 311) ਐਪ (ਜੋ ਐਪ ਸਟੋਰ (App Store) ਜਾਂ Google Play (ਗੂਗਲ ਪਲੇ) ਤੇ ਉਪਲਬਧ ਹੈ) ਦੀ ਵਰਤੋਂ ਕਰ ਸਕਦੇ ਹਨ, [www.311brampton.ca](http://www.311brampton.ca) ਤੇ ਜਾ ਸਕਦੇ ਹਨ ਜਾਂ [311@brampton.ca](mailto:311@brampton.ca) ਤੇ ਈਮੇਲ ਕਰ ਸਕਦੇ ਹਨ। ਅਸੀਂ, ਕੋਵਿਡ-19 (COVID-19) ਨਾਲ ਸਬੰਧਿਤ ਸਵਾਲਾਂ ਸਮੇਤ, ਸਿਟੀ ਆਫ ਬ੍ਰੈਮਪਟਨ ਜਾਂ ਰੀਜਨ ਆਫ ਪੀਲ (Region of Peel) ਦੇ ਕਿਸੇ ਵੀ ਮੁੱਦਿਆਂ ਲਈ, 24/7 ਉਪਲਬਧ ਹਾਂ। ਹੋਰ ਜਾਣਕਾਰੀ ਲਈ [www.brampton.ca/COVID19](http://www.brampton.ca/COVID19) ਤੇ ਜਾਓ।

#### ਬ੍ਰੈਮਪਟਨ ਟ੍ਰਾਂਜ਼ਿਟ

ਬ੍ਰੈਮਪਟਨ ਟ੍ਰਾਂਜ਼ਿਟ (Brampton Transit), 2 ਤੋਂ 5 ਅਪ੍ਰੈਲ ਤੱਕ ਹੇਠਾਂ ਲਿਖੇ ਸਰਵਿਸ ਲੈਵਲਾਂ ਦੇ ਅੰਦਰ ਚੱਲੇਗਾ।

#### ਸ਼ੁੱਕਰਵਾਰ, 2 ਅਪ੍ਰੈਲ (ਗੁੱਡ ਫ੍ਰਾਈਡੇ)

ਐਤਵਾਰ/ ਛੁੱਟੀ ਵਾਲੇ ਸੈਡਿਊਲ ਤੇ ਚੱਲੇਗਾ।

ਟਰਮੀਨਲਾਂ ਵਿਖੇ ਗਾਹਕ ਸੇਵਾ (Customer Service) ਕਾਊਂਟਰ ਬੰਦ ਹਨ। ਸਵਾਰੀਆਂ, ਸਹਾਇਤਾ ਲਈ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਸੰਪਰਕ ਕੇਂਦਰ (Contact Centre) ਨੂੰ ਸੰਪਰਕ ਕਰ ਸਕਦੀਆਂ ਹਨ।

#### ਸ਼ਨੀਵਾਰ, 3 ਅਪ੍ਰੈਲ

ਸ਼ਨੀਵਾਰ ਵਾਲੇ ਸੈਡਿਊਲ ਤੇ ਚੱਲੇਗਾ।

ਟਰਮੀਨਲਾਂ ਵਿਖੇ ਗਾਹਕ ਸੇਵਾ ਕਾਊਂਟਰ, ਨਿਯਮਿਤ ਘੰਟਿਆਂ ਦੇ ਦੌਰਾਨ ਖੁੱਲ੍ਹੇ ਰਹਿਣਗੇ। ਸਵਾਰੀਆਂ, ਸਹਾਇਤਾ ਲਈ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਸੰਪਰਕ ਕੇਂਦਰ ਨੂੰ ਸੰਪਰਕ ਕਰ ਸਕਦੀਆਂ ਹਨ।

#### ਐਤਵਾਰ, 4 ਅਪ੍ਰੈਲ (ਈਸਟਰ ਸੰਡੇ)

ਐਤਵਾਰ/ ਛੁੱਟੀ ਵਾਲੇ ਸੈਡਿਊਲ ਤੇ ਚੱਲੇਗਾ।

ਟਰਮੀਨਲਾਂ ਵਿਖੇ ਗਾਹਕ ਸੇਵਾ ਕਾਊਂਟਰ ਬੰਦ ਹਨ। ਸਵਾਰੀਆਂ, ਸਹਾਇਤਾ ਲਈ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਸੰਪਰਕ ਕੇਂਦਰ ਨੂੰ ਸੰਪਰਕ ਕਰ ਸਕਦੀਆਂ ਹਨ।

#### ਸੋਮਵਾਰ, 5 ਅਪ੍ਰੈਲ (ਈਸਟਰ ਮੰਡੇ)



ਨਿਯਮਿਤ ਕਾਰਜਦਿਨ ਵਾਲੇ ਸੈਡਿਊਲ ਤੇ ਚੱਲੇਗਾ।

ਟਰਮੀਨਲਾਂ ਵਿਖੇ ਗਾਹਕ ਸੇਵਾ ਕਾਊਂਟਰ, ਨਿਯਮਿਤ ਘੰਟਿਆਂ ਦੇ ਦੌਰਾਨ ਖੁੱਲ੍ਹੇ ਰਹਿਣਗੇ। ਸਵਾਰੀਆਂ, ਸਹਾਇਤਾ ਲਈ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਸੰਪਰਕ ਕੇਂਦਰ ਨੂੰ ਸੰਪਰਕ ਕਰ ਸਕਦੀਆਂ ਹਨ।

ਹੋਰ ਜਾਣਕਾਰੀ ਲਈ, ਸੰਪਰਕ ਕੇਂਦਰ ਨੂੰ 905.874.2999 ਤੇ ਫੋਨ ਕਰੋ ਜਾਂ [www.bramptontransit.com](http://www.bramptontransit.com) ਤੇ ਜਾਓ।

ਵੱਧ ਵਾਰ ਸਫਾਈ ਅਤੇ ਸੈਨੀਟਾਈਜ਼ ਕਰਨ ਦਾ ਸੈਡਿਊਲ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗਾ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਉਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਂਪਟਨ ਟ੍ਰਾਂਜ਼ਿਟ ਦਾ ਟੀਚਾ ਹੈ। ਇਸ ਵੇਲੇ ਜ਼ਿਆਦਾਤਰ ਬੱਸਾਂ ਨੂੰ ਹਰੇਕ 24 ਘੰਟਿਆਂ ਵਿੱਚ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾ ਰਿਹਾ ਹੈ ਅਤੇ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।

ਸਿਟੀ, ਸਵਾਰੀਆਂ ਨੂੰ ਬੇਨਤੀ ਕਰਦੀ ਹੈ ਕਿ ਜਿੰਨਾ ਵੱਧ ਤੋਂ ਵੱਧ ਸੰਭਵ ਹੋ ਸਕੇ, ਉਹ ਟਰਮੀਨਲਾਂ ਅਤੇ ਬਸ ਸਟੋਪਸ ਤੇ, ਮਾਸਕ ਪਹਿਨ ਕੇ ਵੀ, ਲਗਾਤਾਰ ਸਰੀਰਕ ਦੂਰੀ ਕਾਇਮ ਰੱਖਣ। ਸਵਾਰੀਆਂ ਨੂੰ ਇਹ ਵੀ ਯਾਦ ਕਰਾਇਆ ਜਾਂਦਾ ਹੈ ਕਿ ਉਹ ਸਫ਼ਰ ਕਰਦੇ ਸਮੇਂ, ਹੈਂਡ ਸੈਨੀਟਾਈਜ਼ਰ ਜਾਂ ਵਾਈਪਸ ਜਿਹੇ, ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖਣ, ਵਾਰ-ਵਾਰ ਆਪਣੇ ਹੱਥ ਧੋਣ ਅਤੇ ਖੰਘਦੇ ਜਾਂ ਨਿੱਛਾਂ ਮਾਰਦੇ ਸਮੇਂ, ਮੂੰਹ ਨੂੰ ਆਪਣੀ ਕੂਹਣੀ ਨਾਲ ਢਕ ਲੈਣ। ਜੇਕਰ ਤੁਸੀਂ ਬੀਮਾਰ ਹੋ, ਤਾਂ ਕਿਰਪਾ ਕਰਕੇ ਟ੍ਰਾਂਜ਼ਿਟ ਤੇ ਸਫ਼ਰ ਕਰਨ ਤੋਂ ਪਰਹੇਜ਼ ਕਰੋ, ਨੇੜਲੀ ਕੋਵਿਡ-19 ਅਸੈਸਮੈਂਟ ਸਾਈਟ ਵਿਖੇ ਟੈਸਟ ਕਰਵਾਓ ਅਤੇ ਪਬਲਿਕ ਹੈਲਥ ਦੇ ਨਿਰਦੇਸ਼ਾਂ ਦੀ ਪਾਲਣਾ ਕਰੋ।

ਪੀਲ ਪਬਲਿਕ ਹੈਲਥ (Peel Public Health) ਦੀ ਸਲਾਹ ਨਾਲ, ਸਵਾਰੀਆਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ਬੱਸਾਂ ਤੇ ਅਤੇ ਟਰਮੀਨਲਾਂ ਵਿਖੇ, ਤੁਹਾਡੇ ਨੱਕ, ਮੂੰਹ ਅਤੇ ਠੋਡੀ ਨੂੰ ਢਕਣ ਵਾਲੇ ਟਾਈਟ-ਫਿਟਿੰਗ ਵਾਲੇ ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਲਾਜ਼ਮੀ ਹਨ। ਸਿਟੀ ਆਫ ਬ੍ਰੈਂਪਟਨ, ਜੇਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ ਅਤੇ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ (Brampton Emergency Management Office) ਵਿਖੇ ਆਪਣੇ ਭਾਈਵਾਲਾਂ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਨਿਯਮਿਤ ਅੱਪਡੇਟਾਂ ਲਈ [www.brampton.ca/COVID19](http://www.brampton.ca/COVID19) ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ [bramptontransit.com](http://bramptontransit.com) ਤੇ ਜਾਓ ਜਾਂ Twitter ਤੇ [@bramptontransit](https://twitter.com/bramptontransit) ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ ਵਿਖੇ 905.874.2999 ਤੇ ਪੁੱਛੇ ਜਾ ਸਕਦੇ ਹਨ।

### ਬ੍ਰੈਂਪਟਨ ਰੋਕੀਏਸ਼ਨ

#### ਬਨੀ ਐਗਸਾਈਟਮੈਂਟ

ਇਸ ਈਸਟਰ, ਬਨੀ ਐਗਸਾਈਟਮੈਂਟ (Bunny EGGScitement) ਦੇ ਸੁਰੱਖਿਅਤ ਐਡੀਸ਼ਨ ਦੇ ਨਾਲ ਮਜ਼ੇਦਾਰ ਗਤੀਵਿਧੀਆਂ ਕਰੋ! ਕ੍ਰਾਫਟ ਕਿੱਟ ਲਓ ਅਤੇ ਰੰਗਦਾਰ ਗਮਲਾ ਬਣਾਉਣ ਲਈ ਐਨਲਾਈਨ ਟਿਊਟੋਰੀਅਲ ਦਾ ਅਨੁਸਰਨ ਕਰੋ, ਵਰਚੁਅਲ ਆਂਡਾ ਖੋਜ ਗੇਮ ਵਿੱਚ ਹਿੱਸਾ ਲਓ ਅਤੇ 29 ਮਾਰਚ ਤੋਂ ਸ਼ੁਰੂ ਕਰਦੇ ਹੋਏ, ਰੰਗ ਭਰਨ ਦੀਆਂ ਗਤੀਵਿਧੀਆਂ ਡਾਊਨਲੋਡ ਕਰੋ।

ਬਿਨਾਂ ਸੰਪਰਕ ਵਾਲਾ, ਕਰਬਸਾਈਡ ਕ੍ਰਾਫਟ ਕਿੱਟ ਪਿਕ-ਅੱਪ, ਕੈਸੀ ਕੈਂਪਬੈਲ ਕਮਿਊਨਿਟੀ ਸੈਂਟਰ (Cassie Campbell Community Centre), ਚਿੰਗਕੂਜ਼ੀ ਪਾਰਕ ਸਕੀ ਚੈਲੇਟ (Chinguacousy Park Ski Chalet), ਗੋਰ ਮੇਡੋਜ਼ ਕਮਿਊਨਿਟੀ ਸੈਂਟਰ (Gore Meadows Community Centre) ਅਤੇ ਸਾਊਥ ਫਲੈਚਰਸ ਸਪੋਰਟਸਪਲੈਕਸ (South Fletcher's Sportsplex) ਵਿਖੇ, 31 ਮਾਰਚ ਅਤੇ 1 ਅਪ੍ਰੈਲ ਨੂੰ ਦੁਪਹਿਰ ਬਾਅਦ 3:30



ਵਜੇ ਤੋਂ ਸ਼ਾਮ 7 ਵਜੇ ਤੱਕ ਉਪਲਬਧ ਹਨ। ਕਿਰਪਾ ਕਰਕੇ ਪਿਕ-ਅੱਪ ਦੇ ਦੌਰਾਨ ਸਾਈਟ ਤੇ ਲੱਗੇ ਸਾਈਨ ਬੋਰਡਾਂ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰੋ। ਕ੍ਰਾਫਟ ਕਿੱਟਾਂ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ਤੇ ਉਪਲਬਧ ਹਨ। ਸਮਾਨ ਖ਼ਤਮ ਹੋਣ ਤੱਕ, ਇੱਕ ਪਰਿਵਾਰ ਨੂੰ ਇੱਕ ਕਿੱਟ ਹੀ ਮਿਲੇਗੀ।

ਬਨੀ ਐਗਸਾਈਟਮੈਂਟ ਗਤੀਵਿਧੀਆਂ ਦਾ ਮਜ਼ਾ ਲੈਣ ਬਾਰੇ ਹੋਰ ਜਾਣਕਾਰੀ ਲਈ, [www.brampton.ca/recreation](http://www.brampton.ca/recreation) ਤੇ ਜਾਓ।

### ਰੈਕ ਐਟ ਹੋਮ

ਔਨਲਾਈਨ ਫਿਟਨੈਸ ਅਤੇ ਕ੍ਰਾਫਟ ਟਿਊਟੋਰੀਅਲਸ ਦੇ ਨਾਲ ਘਰ ਵਿੱਚ ਰਹਿੰਦੇ ਹੋਏ ਹੀ ਕਿਰਿਆਸ਼ੀਲ ਅਤੇ ਦੂਜਿਆਂ ਨਾਲ ਜੁੜੇ ਰਹੋ। ਪੂਰੇ ਸਰੀਰ ਦੀ ਐਕਸਰਸਾਈਜ਼ ਕਰਨ ਦੀ ਕੋਸ਼ਿਸ਼ ਕਰੋ, ਸਿੱਖੋ ਕਿ ਓਰੀਗੈਮੀ ਹਾਰਟ ਕਿਵੇਂ ਬਣਾਏ ਜਾਂਦੇ ਹਨ, ਆਪਣੀਆਂ ਸੁੰਦਰ ਲਿਖਾਈ (ਕੈਲੀਗ੍ਰਾਫੀ) ਕੁਸ਼ਲਤਾਵਾਂ ਦਾ ਅਭਿਆਸ ਕਰੋ! [www.brampton.ca/recathome](http://www.brampton.ca/recathome) ਤੇ ਕਈ ਤਰ੍ਹਾਂ ਦੀਆਂ ਰੈਕ ਐਟ ਹੋਮ (Rec at Home) ਗਤੀਵਿਧੀਆਂ ਤੱਕ ਪਹੁੰਚ ਪ੍ਰਾਪਤ ਕਰੋ।

ਸਿਟੀ ਆਫ ਬ੍ਰੈਮਪਟਨ ਦੇ ਰੇਕ੍ਰੀਏਸ਼ਨ ਸੈਂਟਰ ਬੰਦ ਹਨ। ਪ੍ਰੈਵਿੰਸੀਅਲ ਕੋਵਿਡ-19 ਲੋਕਡਾਊਨ ਸਬੰਧੀ ਉਪਾਵਾਂ ਦੀ ਪਾਲਣਾ ਕਰਨ ਲਈ, ਵਿਅਕਤੀਗਤ, ਇੰਸਟ੍ਰਕਟਰ ਦੀ ਅਗਵਾਈ ਵਾਲੇ ਰੇਕ੍ਰੀਏਸ਼ਨ ਪ੍ਰੋਗਰਾਮ ਅਤੇ ਸੇਵਾਵਾਂ ਸਥਗਿਤ ਕਰ ਦਿੱਤੀਆਂ ਗਈਆਂ ਹਨ। ਵਰਚੁਅਲ ਅਤੇ ਆਉਟਡੋਰ ਰੇਕ੍ਰੀਏਸ਼ਨ ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਹੋਰ ਜਾਣਕਾਰੀ ਲਈ, [www.brampton.ca/recreation](http://www.brampton.ca/recreation) ਤੇ ਜਾਓ।

### ਬ੍ਰੈਮਪਟਨ ਲਾਇਬ੍ਰੇਰੀ

ਸ਼ੁੱਕਰਵਾਰ, 2 ਅਪ੍ਰੈਲ (ਗੁੱਡ ਫ੍ਰਾਈਡੇ) ਨੂੰ ਸਾਰੀਆਂ ਬ੍ਰਾਂਚ ਲਾਇਬ੍ਰੇਰੀਆਂ ਵਿਖੇ ਇਨ-ਬ੍ਰਾਂਚ ਅਤੇ ਕਰਬਸਾਈਡ ਪਿਕਅੱਪ (ਪਗਡੰਡੀ ਦੇ ਕਿਨਾਰੇ ਤੋਂ ਵਸਤਾਂ ਲੈਣਾ) ਬੰਦ ਰਹੇਗਾ।

ਸਾਡੀ ਡਿਜੀਟਲ ਲਾਇਬ੍ਰੇਰੀ (Digital Library) ਦੇਖਣ ਲਈ ਕਿਸੇ ਵੀ ਸਮੇਂ, [ਬ੍ਰੈਮਪਟਨ ਲਾਇਬ੍ਰੇਰੀ ਵੈਬਸਾਈਟ \(Brampton Library website\)](http://www.brampton.ca/library) ਤੇ ਜਾਓ। ਇੱਥੇ ਤੁਸੀਂ ਆਪਣੇ ਲਾਇਬ੍ਰੇਰੀ ਕਾਰਡ ਦੇ ਨਾਲ, ਡਿਜੀਟਲ ਈਬੁੱਕਸ, ਈਅੱਡੀਓਬੁੱਕਸ, ਟੀਵੀ ਅਤੇ ਮੂਵੀ ਸਟ੍ਰੀਮਿੰਗ, ਔਨਲਾਈਨ ਸਿਖਲਾਈ, ਆਰਟਸ ਅਤੇ ਕ੍ਰਾਫਟ ਆਦਿ ਤੱਕ ਮੁਫਤ ਪਹੁੰਚ ਪ੍ਰਾਪਤ ਕਰੋਗੇ। [ਬ੍ਰੈਮਪਟਨ ਲਾਇਬ੍ਰੇਰੀ ਕਾਰਡ ਪ੍ਰਾਪਤ ਕਰਨ ਲਈ](http://www.brampton.ca/library), ਕਿਰਪਾ ਕਰਕੇ ਇੱਥੇ ਕਲਿੱਕ ਕਰੋ। (To obtain a Brampton Library card, please click here.) ਸਾਰੀਆਂ ਬ੍ਰਾਂਚ ਲਾਇਬ੍ਰੇਰੀਆਂ ਵਿਖੇ 24-ਘੰਟੇ ਦੇ ਬਾਹਰਲੇ ਡ੍ਰੌਪ ਬੈਂਕਸਾਂ ਦੇ ਦੁਆਰਾ, ਜਦੋਂ ਚਾਹੇ, ਆਪਣੀ ਸੁਵਿਧਾ ਨਾਲ ਚੀਜ਼ਾਂ ਵਾਪਸ ਕਰੋ।

ਸੰਪਰਕ ਵਿੱਚ ਰਹੋ! [ਸਾਡੇ ਈਮੇਲ ਅੱਪਡੇਟਸ ਲਈ ਸਬਸਕ੍ਰਾਈਬ ਕਰੋ \(Subscribe to our email updates\)](mailto:library@brampton.ca) ਅਤੇ ਸਾਨੂੰ [Facebook](https://www.facebook.com/bramptonlibrary), [Twitter](https://twitter.com/bramptonlibrary), ਅਤੇ [Instagram](https://www.instagram.com/bramptonlibrary) ਤੇ ਫਾਲੋ ਕਰੋ।

### ਬ੍ਰੈਮਪਟਨ ਐਨੀਮਲ ਸਰਵਿਸਿਜ

ਬ੍ਰੈਮਪਟਨ ਐਨੀਮਲ ਸ਼ੈਲਟਰ (Brampton Animal Shelter), ਗੁੱਡ ਫ੍ਰਾਈਡੇ, 2 ਅਪ੍ਰੈਲ ਨੂੰ, ਈਸਟਰ ਸੰਡੇ, 4 ਅਪ੍ਰੈਲ ਨੂੰ ਅਤੇ ਈਸਟਰ ਮੰਡੇ, 5 ਅਪ੍ਰੈਲ ਨੂੰ ਬੰਦ ਰਹੇਗਾ। ਸ਼ੈਲਟਰ, ਸ਼ਨੀਵਾਰ, 3 ਅਪ੍ਰੈਲ ਨੂੰ, ਸਿਰਫ ਮੁਲਾਕਾਤ ਬੁੱਕ ਕਰਨ ਦੁਆਰਾ ਹੀ, ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਾ ਰਹੇਗਾ।

ਐਨੀਮਲ ਕੰਟਰੋਲ (Animal Control), ਸੋਮਵਾਰ ਤੋਂ ਸ਼ੁੱਕਰਵਾਰ, ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਅਤੇ ਸ਼ਨੀਵਾਰ ਅਤੇ ਐਤਵਾਰ ਅਤੇ ਛੁੱਟੀਆਂ ਵਾਲੇ ਦਿਨਾਂ ਨੂੰ, ਸਵੇਰੇ 8 ਵਜੇ ਤੋਂ ਸ਼ਾਮ 6:30 ਵਜੇ ਤੱਕ ਸੜਕ ਤੇ ਮੌਜੂਦ ਹੋਵੇਗਾ। ਉਹ ਸਿਰਫ ਹੇਠਾਂ ਦਿੱਤੇ ਕੰਮਾਂ ਨਾਲ ਸਬੰਧਿਤ ਕਾਲਾਂ ਦੇ ਹੀ ਜਵਾਬ ਦੇਣਗੇ:

- ਬੀਮਾਰ/ਜ਼ਖਮੀ/ਹਿੰਸਕ ਘਰੇਲੂ ਜਾਨਵਰਾਂ ਜਾਂ ਜੰਗਲੀ ਜਾਨਵਰਾਂ ਦਾ ਪਿਕ ਅੱਪ

- ਹਿੰਸਕ ਜਾਨਵਰ
- ਘਰੋਂ ਬਾਹਰ ਨਿੱਕਲੇ ਕੁੱਤੇ ਨੂੰ ਬਚਾਉਣਾ
- ਕੁੱਤੇ ਦੇ ਕੱਟਣ ਦੀ ਜਾਂਚ
- ਬੰਨ੍ਹ ਕੇ ਰੱਖੇ ਅਵਾਰਾ ਕੁੱਤਿਆਂ ਦਾ ਪਿਕ ਅੱਪ
- ਮਰੇ ਹੋਏ ਜਾਨਵਰ ਦਾ ਪਿਕ ਅੱਪ

ਇਹਨਾਂ ਘੰਟਿਆਂ ਤੋਂ ਬਾਅਦ, ਐਨੀਮਲ ਕੰਟ੍ਰੋਲ ਸਿਰਫ਼ ਐਮਰਜੈਂਸੀ ਕਾਲਾਂ ਦਾ ਹੀ ਜਵਾਬ ਦੇਵੇਗਾ।

### **ਈਸਟਰ ਵੀਕੈਂਡ ਲਈ ਪੀਲ ਪਬਲਿਕ ਹੈਲਥ ਦੇ ਰਿਮਾਈਂਡਰ**

ਸਿਰਫ਼ ਉਹਨਾਂ ਲੋਕਾਂ ਨਾਲ ਇਕੱਠੇ ਹੋ ਕੇ ਈਸਟਰ ਛੁੱਟੀ ਤੇ ਇੱਕ-ਦੂਜੇ ਦੀ ਦੇਖਭਾਲ ਕਰੋ, ਜਿਹਨਾਂ ਨਾਲ ਤੁਸੀਂ ਰਹਿੰਦੇ ਹਨ। ਹਾਲਾਂਕਿ ਵੈਕਸੀਨ ਪੇਸ਼ ਕੀਤੀ ਜਾ ਰਹੀ ਹੈ, ਫਿਰ ਵੀ ਸਾਡੇ ਲਈ ਲਾਜ਼ਮੀ ਹੈ ਕਿ ਆਪਣੀ ਰੱਖਿਆ ਕਰਨਾ ਨਾ ਭੁੱਲੀਏ ਅਤੇ ਪਬਲਿਕ ਹੈਲਥ ਦੀ ਸਲਾਹ ਦੀ ਪਾਲਣਾ ਕਰਨਾ ਜਾਰੀ ਰੱਖੀਏ। ਇਹ ਉਪਾਅ, ਵਾਇਰਸ ਤੋਂ ਸਾਡੀ ਬਿਹਤਰ ਰੱਖਿਆ ਕਰਨਗੇ। ਪਰਿਵਾਰ ਦੇ ਉਹਨਾਂ ਮੈਂਬਰਾਂ ਅਤੇ ਉਹਨਾਂ ਦੇਸਤਾਂ ਲਈ, ਜੇ ਤੁਹਾਡੇ ਘਰ ਤੋਂ ਬਾਹਰ ਰਹਿੰਦੇ ਹਨ, ਫੋਟੋਆਂ ਲਓ, ਉਹਨਾਂ ਨਾਲ ਜੁੜੇ ਰਹਿਣ ਲਈ ਵਰਚੁਅਲ ਕਾਲਾਂ ਦਾ ਪ੍ਰਬੰਧ ਕਰੋ ਅਤੇ ਸਰੀਰਕ ਦੂਰੀ ਬਣਾ ਕੇ ਰੱਖੋ। ਵਾਇਰਸ ਦੇ ਜੋਖਮ ਨੂੰ ਘਟਾਉਣ ਲਈ ਆਪਣੇ ਪੂਜਾ ਸਥਾਨ ਨੂੰ ਆਖੇ ਕਿ ਉਹ ਤੁਹਾਨੂੰ ਵਰਚੁਅਲ ਇਕੱਠਾਂ ਦੇ ਵਿਕਲਪ ਦੇਣ। ਜੇਕਰ ਤੁਹਾਡੇ ਲਈ ਵਿਅਕਤੀਗਤ ਰੂਪ ਨਾਲ ਇਕੱਠੇ ਹੋਣਾ ਲਾਜ਼ਮੀ ਹੋਵੇ, ਤਾਂ ਕਿਰਪਾ ਕਰਕੇ ਧਾਰਮਿਕ ਰਸਮਾਂ ਲਈ ਇਕੱਠ ਦੀਆਂ ਸੀਮਾਵਾਂ ਦੀ ਪਾਲਣਾ ਕਰੋ।

-30-

#### **ਸਿਟੀ ਆਫ ਬ੍ਰੈਂਪਟਨ ਦਾ ਮੀਡੀਆ ਸੰਪਰਕ**

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | [Monika.Duggal@brampton.ca](mailto:Monika.Duggal@brampton.ca)

#### **ਰੀਜਨ ਆਫ ਪੀਲ ਦਾ ਮੀਡੀਆ ਸੰਪਰਕ**

ਐਸ਼ਲੇ ਹਾਕਿੰਸ (Ashleigh Hawkins)

ਕਮਿਊਨਿਕੇਸ਼ਨਸ ਸਪੈਸ਼ਲਿਸਟ – ਪਬਲਿਕ ਹੈਲਥ

ਰੀਜਨ ਆਫ ਪੀਲ

416.818.4421 | [ashleigh.hawkins@peelregion.ca](mailto:ashleigh.hawkins@peelregion.ca)